

Sri Guru Granth Sahib

Displaying 572 of

ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥

Ghar Mehi Nij Ghar Paaeiaa Sathigur Dhaee Vaddaaee ||

Within his home, he finds the home of his own being; the True Guru blesses him with glorious greatness.

ਵਡਹੰਸ (ਮਃ ੩) ਛੰਤ (੬) ੮:੫ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧

Raag Vadhans Guru Amar Das

ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

Naanak Jo Naam Rathae Saeer Mehal Paaein Math Paravaan Sach Saeer ||4||6||

O Nanak, those who are attuned to the Naam find the Mansion of the Lord's Presence; their understanding is true, and approved. ||4||6||

ਵਡਹੰਸ (ਮਃ ੩) ਛੰਤ (੬) ੮:੬ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧

Raag Vadhans Guru Amar Das

ਵਡਹੰਸੁ ਮਹਲਾ ੪ ਛੰਤ

Vaddehans Mehalaa 4 Shhantha

Wadahans, Fourth Mehl, Chhant:

ਵਡਹੰਸ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੫੭੨

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਵਡਹੰਸ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੫੭੨

ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥

Maerai Man Maerai Man Sathigur Preeth Lagaaee Raam ||

My mind, my mind - the True Guru has blessed it with the Lord's Love.

ਵਡਹੰਸ (ਮਃ ੪) ਛੰਤ (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੮

Raag Vadhans Guru Ram Das

ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥

Har Har Har Har Naam Maerai Mann Vasaaee Raam ||

He has enshrined the Name of the Lord, Har, Har, Har, Har, within my mind.

ਵਡਹੰਸ (ਮਃ ੪) ਛੰਤ (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੮

Raag Vadhans Guru Ram Das

ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੁਖ ਵਿਸਾਰਣਹਾਰਾ ॥

Har Har Naam Maerai Mann Vasaaee Sabh Dhookh Visaaranehaaraa ||

The Name of the Lord, Har, Har, dwells within my mind; He is the Destroyer of all pain.

ਵਡਹੰਸ (ਮਃ ੪) ਛੰਤ (੧) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੫

Raag Vadhans Guru Ram Das

ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੁ ਹਮਾਰਾ ॥

Vaddabhaagee Gur Dharasan Paaeiaa Dhhan Dhhan Sathiguroo Hamaaraa ||

By great good fortune, I have obtained the Blessed Vision of the Guru's Darshan; blessed, blessed is my True Guru.

ਵਡਹੰਸ (ਮਃ ੪) ਛੰਤ (੧) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੫

Raag Vadhans Guru Ram Das

ਉਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥

Oothath Baithath Sathigur Saeveh Jith Saeviai Saanth Paaee ||

While standing up and sitting down, I serve the True Guru; serving Him, I have found peace.

ਵਡਹੰਸ (ਮਃ ੪) ਛੰਤ (੧) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੬

Raag Vadhans Guru Ram Das

ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥

Maerai Man Maerai Man Sathigur Preeth Lagaaee ||1||

My mind, my mind - the True Guru has blessed it with the Lord's Love. ||1||

ਵਡਹੰਸ (ਮਃ ੪) ਛੰਤ (੧) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੬

Raag Vadhans Guru Ram Das

ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥

Ho Jeevaa Ho Jeevaa Sathigur Dhaekh Sarasae Raam ||

I live, I live, and I blossom forth, beholding the True Guru.

ਵਡਹੰਸ (ਮਃ ੪) ਛੰਤ (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੭

Raag Vadhans Guru Ram Das

ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥

Har Naamo Har Naam Dhrirraaeae Jap Har Har Naam Vigasae Raam ||

The Name of the Lord, the Name of the Lord, He has implanted within me; chanting the Name of the Lord, Har, Har, I blossom forth.

ਵਡਹੰਸ (ਮਃ ੪) ਛੰਤ (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੭

Raag Vadhans Guru Ram Das

ਜਪਿ ਹਰਿ ਹਰਿ ਨਾਮੁ ਕਮਲ ਪਰਗਸੇ ਹਰਿ ਨਾਮੁ ਨਵੰ ਨਿਧਿ ਪਾਈ ॥

Jap Har Har Naam Kamal Paragaasae Har Naam Navan Nidhh Paaee ||

Chanting the Name of the Lord, Har, Har, the heart-lotus blossoms forth, and through the Name of the Lord, I have obtained the nine treasures.

ਵਡਹੰਸ (ਮਃ ੮) ਛੰਤ (੧) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੮
Raag Vadhans Guru Ram Das

ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥

Houmai Rog Gaeiaa Dhukh Laathhaa Har Sehaj Samaadhh Lagaaee ||

The disease of egotism has been eradicated, suffering has been eliminated, and I have entered the Lord's state of celestial Samaadhi.

ਵਡਹੰਸ (ਮਃ ੮) ਛੰਤ (੧) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੮
Raag Vadhans Guru Ram Das

ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥

Har Naam Vaddaaee Sathigur Thae Paaee Sukh Sathigur Dhaev Man Parasae ||

I have obtained the glorious greatness of Name of the Lord from the True Guru; beholding the Divine True Guru, my mind is at peace.

ਵਡਹੰਸ (ਮਃ ੮) ਛੰਤ (੧) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੯
Raag Vadhans Guru Ram Das

ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥

Ho Jeevaa Ho Jeevaa Sathigur Dhaekh Sarasae ||2||

I live, I live, and I blossom forth, beholding the True Guru. ||2||

ਵਡਹੰਸ (ਮਃ ੮) ਛੰਤ (੧) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੦
Raag Vadhans Guru Ram Das

ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥

Koee Aan Koee Aan Milaavai Maeraa Sathigur Pooraa Raam ||

If only someone would come, if only someone would come, and lead me to meet my Perfect True Guru.

ਵਡਹੰਸ (ਮਃ ੮) ਛੰਤ (੧) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੦
Raag Vadhans Guru Ram Das

ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥

Ho Man Than Ho Man Than Dhaevaa This Kaatt Sareeraa Raam ||

My mind and body, my mind and body - I cut my body into pieces, and I dedicate these to Him.

ਵਡਹੰਸ (ਮਃ ੮) ਛੰਤ (੧) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੧
Raag Vadhans Guru Ram Das

ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥

Ho Man Than Kaatt Kaatt This Dhaeee Jo Sathigur Bachan Sunaaee ||

Cutting my mind and body apart, cutting them into pieces, I offer these to the one, who recites to me the Words of the True Guru.

ਵਡਹੰਸ (ਮਃ ੮) ਛੰਤ (੧) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੧

Raag Vadhans Guru Ram Das

ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥

Maerai Man Bairaag Bhaeiaa Bairaagee Mil Gur Dharasan Sukh Paaeae ||

My unattached mind has renounced the world; obtaining the Blessed Vision of the Guru's Darshan, it has found peace.

ਵਡਹੰਸ (ਮਃ ੮) ਛੰਤ (੧) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੨

Raag Vadhans Guru Ram Das

ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੁਰਾ ॥

Har Har Kirapaa Karahu Sukhadhaathae Dhaehu Sathigur Charan Ham Dhhooraa ||

O Lord, Har, Har, O Giver of Peace, please, grant Your Grace, and bless me with the dust of the feet of the True Guru.

ਵਡਹੰਸ (ਮਃ ੮) ਛੰਤ (੧) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੩

Raag Vadhans Guru Ram Das

ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥

Koee Aan Koee Aan Milaavai Maeraa Sathigur Pooraa ||3||

If only someone would come, if only someone would come, and lead me to meet my Perfect True Guru. ||3||

ਵਡਹੰਸ (ਮਃ ੮) ਛੰਤ (੧) ੩:੬ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੩

Raag Vadhans Guru Ram Das

ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥

Gur Jaevadd Gur Jaevadd Dhaathaa Mai Avar N Koee Raam ||

A Giver as great as the Guru, as great as the Guru - I cannot see any other.

ਵਡਹੰਸ (ਮਃ ੮) ਛੰਤ (੧) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੪

Raag Vadhans Guru Ram Das

ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥

Har Dhaano Har Dhaan Dhaevai Har Purakh Niranjan Soee Raam ||

He blesses me with the gift of the Lord's Name, the gift of the Lord's Name; He is the Immaculate Lord God.

ਵਡਹੰਸ (ਮਃ ੮) ਛੰਤ (੧) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੪

Raag Vadhans Guru Ram Das

ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥

Har Har Naam Jinee Aaraadhhiaa Thin Kaa Dhukh Bharam Bho Bhaagaa ||

Those who worship in adoration the Name of the Lord, Har, Har - their pain, doubts and fears are dispelled.

ਵਡਹੰਸ (ਮਃ ੪) ਛੰਤ (੧) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੫

Raag Vadhans Guru Ram Das

ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥

Saevak Bhaae Milae Vaddabhaagee Jin Gur Charanee Man Laagaa ||

Through their loving service, those very fortunate ones, whose minds are attached to the Guru's Feet, meet Him.

ਵਡਹੰਸ (ਮਃ ੪) ਛੰਤ (੧) ੪:੪ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੫

Raag Vadhans Guru Ram Das

ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥

Kahu Naanak Har Aap Milaaeae Mil Sathigur Purakh Sukh Hoe ||

Says Nanak, the Lord Himself causes us to meet the Guru; meeting the Almighty True Guru, peace is obtained.

ਵਡਹੰਸ (ਮਃ ੪) ਛੰਤ (੧) ੪:੫ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੬

Raag Vadhans Guru Ram Das

ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥

Gur Jaevadd Gur Jaevadd Dhaathaa Mai Avar N Koe ||4||1||

A Giver as great as the Guru, as great as the Guru - I cannot see any other. ||4||1||

ਵਡਹੰਸ (ਮਃ ੪) ਛੰਤ (੧) ੪:੬ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੭

Raag Vadhans Guru Ram Das

ਵਡਹੰਸੁ ਮਹਲਾ ੪ ॥

Vaddehans Mehalaa 4 ||

Wadahans, Fourth Mehl:

ਵਡਹੰਸ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੫੭੨

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥

Hano Gur Bin Hano Gur Bin Kharee Nimaanee Raam ||

Without the Guru, I am - without the Guru, I am totally dishonored.

ਵਡਹੰਸ (ਮਃ ੪) ਛੰਤ (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੭

Raag Vadhans Guru Ram Das

ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥

Jagajeevan Jagajeevan Dhaathaa Gur Mael Samaanee Raam ||

The Life of the World, the Life of the World, the Great Giver has led me to meet and merge with the Guru.

ਵਡਹੰਸ (ਮਃ ੪) ਛੰਤ (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੮

Raag Vadhans Guru Ram Das

ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥

Sathigur Mael Har Naam Samaanee Jap Har Har Naam Dhhiaaeiaa ||

Meeting with the True Guru, I have merged into the Naam, the Name of the Lord. I chant the Name of the Lord, Har, Har, and meditate on it.

ਵਡਹੰਸ (ਮਃ ੪) ਛੰਤ (੨) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੮

Raag Vadhans Guru Ram Das

ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥

Jis Kaaran Hano Dtoondt Dtoodtaedhee So Sajan Har Ghar Paaeiaa ||

I was seeking and searching for Him, the Lord, my best friend, and I have found Him within the home of my own being.

ਵਡਹੰਸ (ਮਃ ੪) ਛੰਤ (੨) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੫੭੨ ਪੰ. ੧੯

Raag Vadhans Guru Ram Das